

ੴ ਸਤਿਗੁਰ ਪ੍ਰਸਾਦਿ ॥

Ikᵒoa'nkār satgur parsād.

One Universal Creator God. By The Grace Of The True Guru:

ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥

Rāg āsā mehlā 1 chaᵒupde ghar 2.

Raag Aasaa, First Mehl, Chaupaday, Second House:

ਸੁਣਿ ਵਡਾ ਆਖੈ ਸਭ ਕੋਈ ॥

Suᅇ vadā ākhai sabh koᵒi.

Hearing, everyone calls You Great,

ਕੇਵਡੁ ਵਡਾ ਡੀਠਾ ਹੋਈ ॥

Kevad vadā dīᅇhā hoᵒi.

but only one who has seen You, knows just how Great You are.

ਕੀਮਤਿ ਪਾਇ ਨ ਕਹਿਆ ਜਾਇ ॥

Kīmatᵒ pāᵒe na kahiᵒā jāᵒe.

No one can measure Your Worth, or describe You.

ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥

Kahᅇnai vāle ᅇre rahe samāᵒe. ||1||

Those who describe You, remain absorbed in You. ||1||

ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥

vade mere sāhibā gahir gambhīrā guᅇᅇi gahīrā.

O my Great Lord and Master of Unfathomable Depth, You are the Ocean of Excellence.

ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥

Koᵒi na jāᅇnai ᅇrā keᅇā kevad chīrā. ||1|| rahāᵒo.

No one knows the greatness of Your expanse. ||1||Pause||

ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥

Sabhᵒ surᅇᅇi mil suratᵒ kamāᵒi.

All the contemplators met together and practiced contemplation;

ਸਭ ਕੀਮਤਿ ਮਿਲਿ ਕੀਮਤਿ ਪਾਈ ॥

Sabh̄ kīmaṭ mil kīmaṭ pāī.

all the appraisers met together and tried to appraise You.

ਗਿਆਨੀ ਧਿਆਨੀ ਗੁਰ ਗੁਰ ਹਾਈ ॥

Giānī dhiānī gur gur hāī.

The theologians, the meditators and the teachers of teachers

ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥

Kahaṇ na jāī terī til vadiāī. ||2||

could not express even an iota of Your Greatness. ||2||

ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥

Sabh̄ saṭ sabh̄ tap sabh̄ chāṅgāīā.

All Truth, all austerities, all goodness,

ਸਿਧਾ ਪੁਰਖਾ ਕੀਆ ਵਡਿਆਈਆ ॥

Sidhā purkhā kīā vadiāīā.

and the greatness of the Siddhas, the beings of perfect spiritual powers -

ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥

Fudh̄ viṇ sidhī kinai na pāīā.

without You, none has attained such spiritual powers.

ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥

Karam milai nāhī thāk rahāīā. ||3||

They are obtained by Your Grace; their flow cannot be blocked. ||3||

ਆਖਣ ਵਾਲਾ ਕਿਆ ਬੇਚਾਰਾ ॥

Ākhaṇ vālā kiā bechārā.

What can the helpless speaker do?

ਸਿਫਤੀ ਭਰੇ ਤੇਰੇ ਭੰਡਾਰਾ ॥

Siftī bhare tere bhandārā.

Your bounties are overflowing with Your Praises.

ਜਿਸੁ ਤੂੰ ਦੇਹਿ ਤਿਸੈ ਕਿਆ ਚਾਰਾ ॥

Jis tūn deh̄ tisai kiā chārā.

And the one, unto whom You give - why should he think of any other?

ਨਾਨਕ ਸਚੁ ਸਵਾਰਣਹਾਰਾ ॥੪॥੧॥

Nānak sach savāraṇhārā. ॥4॥1॥

O Nanak, the True Lord is the Embellisher. ॥4॥1॥